

ਬੇਗਮ ਪੁਰਾ ਸਹਰ ਕੇ ਨਾਉ ॥

Baygumpura, 'the city without sorrow', is the name of the town.

ਦੁਖੁ ਅੰਦੇਹੁ ਨਹੀ ਤਿਹਿ ਠਾਉ ॥

There is no suffering or anxiety there.

ਨਾਂ ਤਸਵੀਸ ਖਿਰਾਜੁ ਨ ਮਾਲੁ ॥

There are no troubles or taxes on commodities there.

ਖਉਫੁ ਨ ਖਤਾ ਨ ਤਰਸੁ ਜਵਾਲੁ ॥੧॥

There is no fear, blemish or downfall there. ||1||

ਅਬ ਮੇਹਿ ਖੂਬ ਵਤਨ ਗਹ ਪਾਈ ॥

Now, I have found this most excellent city.

ਊਹਾਂ ਖੈਰਿ ਸਦਾ ਮੇਰੇ ਭਾਈ ॥੧॥ ਰਹਾਉ ॥

There is lasting peace and safety there, O Siblings of Destiny. ||1||Pause||

ਕਾਇਮੁ ਦਾਇਮੁ ਸਦਾ ਪਾਤਿਸਾਹੀ ॥

God's Kingdom is steady, stable and eternal.

ਦੇਮ ਨ ਸੇਮ ਏਕ ਸੇ ਆਹੀ ॥

There is no second or third status; all are equal there.

ਆਬਾਦਾਨੁ ਸਦਾ ਮਸਹੂਰ ॥

That city is populous and eternally famous.

ਊਹਾਂ ਗਨੀ ਬਸਹਿ ਮਾਮੂਰ ॥੨॥

Those who live there are wealthy and contented. ||2||

ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥

They stroll about freely, just as they please.

ਮਹਰਮ ਮਹਲ ਨ ਕੇ ਅਟਕਾਵੈ ॥

They know the Mansion of the Lord's Presence, and no one blocks their way.

ਕਹਿ ਰਵਿਦਾਸ ਖਲਾਸ ਚਮਾਰਾ ॥

Says Ravi Daas, the emancipated shoe-maker:

ਜੇ ਹਮ ਸਹਰੀ ਸੁ ਮੀਤੁ ਹਮਾਰਾ ॥੩॥੨॥

whoever is a citizen there, is a friend of mine. ||3||2||